

ਸਿਰੀਰਾਗੁ ਮਹਲਾ ੫ ॥

Siree Raag, Fifth Mehl:

ਦੁਕ੍ਰਿਤ ਸੁਕ੍ਰਿਤ ਮੰਧੇ ਸੰਸਾਰੁ ਸਗਲਾਣਾ ॥

The whole world is engrossed in bad deeds and good deeds.

ਦੁਹਰੂੰ ਤੇ ਰਹਤ ਭਗਤੁ ਹੈ ਕੋਈ ਵਿਰਲਾ ਜਾਣਾ ॥੧॥

God's devotee is above both, but those who understand this are very rare.
||1||

ਠਾਕੁਰੁ ਸਰਬੇ ਸਮਾਣਾ ॥

Our Lord and Master is all-pervading everywhere.

ਕਿਆ ਕਹਉ ਸੁਣਉ ਸੁਆਮੀ ਤੂੰ ਵਡ ਪੁਰਖੁ ਸੁਜਾਣਾ ॥੧॥ ਰਹਾਉ ॥

What should I say, and what should I hear? O my Lord and Master, You are Great, All-powerful and All-knowing. ||1||Pause||

ਮਾਨ ਅਭਿਮਾਨ ਮੰਧੇ ਸੋ ਸੇਵਕੁ ਨਾਹੀ ॥

One who is influenced by praise and blame is not God's servant.

ਤਤ ਸਮਦਰਸੀ ਸੰਤਹੁ ਕੋਈ ਕੋਟਿ ਮੰਧਾਹੀ ॥੨॥

One who sees the essence of reality with impartial vision, O Saints, is very rare-one among millions. ||2||

ਕਹਨ ਕਹਾਵਨ ਇਹੁ ਕੀਰਤਿ ਕਰਲਾ ॥

People talk on and on about Him; they consider this to be praise of God.

ਕਥਨ ਕਹਨ ਤੇ ਮੁਕਤਾ ਗੁਰਮੁਖਿ ਕੋਈ ਵਿਰਲਾ ॥੩॥

But rare indeed is the Gurmukh, who is above this mere talk. ||3||

ਗਤਿ ਅਵਿਗਤਿ ਕਛੁ ਨਦਰਿ ਨ ਆਇਆ ॥

He is not concerned with deliverance or bondage.

ਸੰਤਨ ਕੀ ਰੇਣੁ ਨਾਨਕ ਦਾਨੁ ਪਾਇਆ ॥੪॥੨੬॥੯੬॥

Nanak has obtained the gift of the dust of the feet of the Saints. ||4||26||96||